

ਨਿਤਨੇਮ

Nitnem in Gurmukhi

ਤਤਕਰਾ

(List of Contents)

1) --	ਜਪੁਜੀ ਸਾਹਿਬ -----	2
2) --	ਸ਼ਬਦ ਹਜ਼ਾਰੇ -----	18
3) --	ਜਾਪੁ ਸਾਹਿਬ -----	23
4) --	ਤ੍ਵ ਪ੍ਰਸਾਦਿ ਸਵੱਯੇ॥ ਸ੍ਰਾਵਗ ਸੁਧ ਸਮੂਹ -----	41
4) --	ਤ੍ਵ ਪ੍ਰਸਾਦਿ ਸਵੱਯੇ॥ ਦੀਨਨ ਕੀ ਪ੍ਰਤਿਪਾਲ -----	43
4) --	ਤ੍ਵ ਪ੍ਰਸਾਦਿ ਚੌਪਈ॥ ਪਰਣਵੇ ਆਦਿ ਏਕੰਕਾਰਾ -----	45
5) --	ਅਨੰਦੁ ਸਾਹਿਬ -----	47
6) --	ਰਹਰਾਸਿ ਸਾਹਿਬ -----	57
	ਕਬਿਯੋ ਬਾਚ ਬੇਨਤੀ॥ਚੌਪਈ॥ਪਾਤਿਸ਼ਾਹੀ 10॥ -----	63
	ਅਨੰਦ ਸਾਹਿਬ (ਛੋਟਾ) -----	66
7) --	ਅਰਦਾਸ -----	69
8) --	ਸੋਹਿਲਾ -----	71
9) --	ਬਾਰਹ ਮਾਹਾ ਮਾਝ ਮਹਲਾ 5 -----	74

ਜਪੁਜੀ ਸਾਹਿਬ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

॥ ਜਪੁ ॥

ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
ਗਾਵੈ ਕੋ ਗੁਣ ਵਡਿਆਈਆ ਚਾਰ ॥
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥

ਗਾਵੈ ਕੋ ਸਾਜਿ ਕਰੇ ਤਨੁ ਖੇਹ ॥
 ਗਾਵੈ ਕੋ ਜੀਅ ਲੈ ਫਿਰਿ ਦੇਹ ॥
 ਗਾਵੈ ਕੋ ਜਾਪੈ ਦਿਸੈ ਦੂਰਿ ॥
 ਗਾਵੈ ਕੋ ਵੇਖੈ ਹਾਦਰਾ ਹਦੂਰਿ ॥
 ਕਥਨਾ ਕਥੀ ਨ ਆਵੈ ਤੋਟਿ ॥
 ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
 ਦੇਦਾ ਦੇ ਲੈਦੇ ਥਕਿ ਪਾਹਿ ॥
 ਜੁਗਾ ਜੁਗੰਤਰਿ ਖਾਹੀ ਖਾਹਿ ॥
 ਹੁਕਮੀ ਹੁਕਮੁ ਚਲਾਏ ਰਾਹੁ ॥
 ਨਾਨਕ ਵਿਗਸੈ ਵੇਪਰਵਾਹੁ ॥੩॥

ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
 ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥
 ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥
 ਮੁਹੋ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
 ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
 ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
 ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

ਥਾਪਿਆ ਨ ਜਾਇ ਕੀਤਾ ਨ ਹੋਇ ॥
 ਆਪੇ ਆਪਿ ਨਿਰੰਜਨੁ ਸੋਇ ॥
 ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
 ਨਾਨਕ ਗਾਵੀਐ ਗੁਣੀ ਨਿਧਾਨੁ ॥
 ਗਾਵੀਐ ਸੁਣੀਐ ਮਨਿ ਰਖੀਐ ਭਾਉ ॥
 ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
 ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
 ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
 ਗੁਰਾ ਇਕ ਦੇਹਿ ਬੁਝਾਈ ॥
 ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
 ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
 ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
 ਗੁਰਾ ਇਕ ਦੇਹਿ ਬੁਝਾਈ ॥
 ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

ਜੇ ਜੁਗ ਚਾਰੇ ਆਰਜਾ ਹੋਰ ਦਸੁਣੀ ਹੋਇ ॥
 ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
 ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
 ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
 ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
 ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
 ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥

ਸੁਣਿਐ ਸਿਧ ਪੀਰ ਸੁਰਿ ਨਾਥ ॥
 ਸੁਣਿਐ ਧਰਤਿ ਧਵਲ ਆਕਾਸ ॥
 ਸੁਣਿਐ ਦੀਪ ਲੋਅ ਪਾਤਾਲ ॥
 ਸੁਣਿਐ ਪੋਹਿ ਨ ਸਕੈ ਕਾਲੁ ॥
 ਨਾਨਕ ਭਗਤਾ ਸਦਾ ਵਿਗਾਸੁ ॥
 ਸੁਣਿਐ ਦੂਖ ਪਾਪ ਕਾ ਨਾਸੁ ॥੮॥

ਸੁਣਿਐ ਈਸਰੁ ਬਰਮਾ ਇੰਦੁ ॥
 ਸੁਣਿਐ ਮੁਖਿ ਸਾਲਾਹਣ ਮੰਦੁ ॥

ਸੁਣਿਐ ਜੋਗ ਜੁਗਤਿ ਤਨਿ ਭੇਦ ॥
 ਸੁਣਿਐ ਸਾਸਤ ਸਿਮ੍ਰਿਤਿ ਵੇਦ ॥
 ਨਾਨਕ ਭਗਤਾ ਸਦਾ ਵਿਗਾਸੁ ॥
 ਸੁਣਿਐ ਦੂਖ ਪਾਪ ਕਾ ਨਾਸੁ ॥੯॥

ਸੁਣਿਐ ਸਤੁ ਸੰਤੋਖੁ ਗਿਆਨੁ ॥
 ਸੁਣਿਐ ਅਠਸਠਿ ਕਾ ਇਸਨਾਨੁ ॥
 ਸੁਣਿਐ ਪੜਿ ਪੜਿ ਪਾਵਹਿ ਮਾਨੁ ॥
 ਸੁਣਿਐ ਲਾਗੈ ਸਹਜਿ ਧਿਆਨੁ ॥
 ਨਾਨਕ ਭਗਤਾ ਸਦਾ ਵਿਗਾਸੁ ॥
 ਸੁਣਿਐ ਦੂਖ ਪਾਪ ਕਾ ਨਾਸੁ ॥੧੦॥

ਸੁਣਿਐ ਸਰਾ ਗੁਣਾ ਕੇ ਗਾਹ ॥
 ਸੁਣਿਐ ਸੇਖ ਪੀਰ ਪਾਤਿਸਾਹ ॥
 ਸੁਣਿਐ ਅੰਧੇ ਪਾਵਹਿ ਰਾਹੁ ॥
 ਸੁਣਿਐ ਹਾਥ ਹੋਵੈ ਅਸਗਾਹੁ ॥
 ਨਾਨਕ ਭਗਤਾ ਸਦਾ ਵਿਗਾਸੁ ॥
 ਸੁਣਿਐ ਦੂਖ ਪਾਪ ਕਾ ਨਾਸੁ ॥੧੧॥

ਮੰਨੇ ਕੀ ਗਤਿ ਕਹੀ ਨ ਜਾਇ ॥
 ਜੇ ਕੋ ਕਹੈ ਪਿਛੈ ਪਛੁਤਾਇ ॥
 ਕਾਗਦਿ ਕਲਮ ਨ ਲਿਖਣਹਾਰੁ ॥
 ਮੰਨੇ ਕਾ ਬਹਿ ਕਰਨਿ ਵੀਚਾਰੁ ॥
 ਐਸਾ ਨਾਮੁ ਨਿਰੰਜਨੁ ਹੋਇ ॥
 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

ਮੰਨੈ ਸੁਰਤਿ ਹੋਵੈ ਮਨਿ ਬੁਧਿ ॥

ਮੰਨੈ ਸਗਲ ਭਵਣ ਕੀ ਸੁਧਿ ॥
 ਮੰਨੈ ਮੁਹਿ ਚੋਟਾ ਨਾ ਖਾਇ ॥
 ਮੰਨੈ ਜਮ ਕੈ ਸਾਥਿ ਨ ਜਾਇ ॥
 ਐਸਾ ਨਾਮੁ ਨਿਰੰਜਨੁ ਹੋਇ ॥
 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

ਮੰਨੈ ਮਾਰਗਿ ਠਾਕ ਨ ਪਾਇ ॥
 ਮੰਨੈ ਪਤਿ ਸਿਉ ਪਰਗਟੁ ਜਾਇ ॥
 ਮੰਨੈ ਮਗੁ ਨ ਚਲੈ ਪੰਥੁ ॥
 ਮੰਨੈ ਧਰਮ ਸੇਤੀ ਸਨਬੰਧੁ ॥
 ਐਸਾ ਨਾਮੁ ਨਿਰੰਜਨੁ ਹੋਇ ॥
 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥

ਮੰਨੈ ਪਾਵਹਿ ਮੋਖੁ ਦੁਆਰੁ ॥
 ਮੰਨੈ ਪਰਵਾਰੈ ਸਾਧਾਰੁ ॥
 ਮੰਨੈ ਤਰੈ ਤਾਰੇ ਗੁਰੁ ਸਿਖ ॥
 ਮੰਨੈ ਨਾਨਕ ਭਵਹਿ ਨ ਭਿਖ ॥
 ਐਸਾ ਨਾਮੁ ਨਿਰੰਜਨੁ ਹੋਇ ॥
 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥

ਪੰਚ ਪਰਵਾਣੁ ਪੰਚ ਪਰਧਾਨੁ ॥
 ਪੰਚੇ ਪਾਵਹਿ ਦਰਗਹਿ ਮਾਨੁ ॥
 ਪੰਚੇ ਸੋਹਹਿ ਦਰਿ ਰਾਜਾਨੁ ॥
 ਪੰਚਾ ਕਾ ਗੁਰੁ ਏਕੁ ਧਿਆਨੁ ॥
 ਜੇ ਕੋ ਕਹੈ ਕਰੈ ਵੀਚਾਰੁ ॥
 ਕਰਤੇ ਕੈ ਕਰਣੈ ਨਾਹੀ ਸੁਮਾਰੁ ॥
 ਧੌਲੁ ਧਰਮੁ ਦਇਆ ਕਾ ਪੂਤੁ ॥

ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
 ਜੇ ਕੋ ਬੁਝੈ ਹੋਵੈ ਸਚਿਆਰੁ ॥
 ਧਵਲੈ ਉਪਰਿ ਕੇਤਾ ਭਾਰੁ ॥
 ਧਰਤੀ ਹੋਰੁ ਪਰੈ ਹੋਰੁ ਹੋਰੁ ॥
 ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
 ਜੀਅ ਜਾਤਿ ਰੰਗਾ ਕੇ ਨਾਵ ॥
 ਸਭਨਾ ਲਿਖਿਆ ਵੁੜੀ ਕਲਾਮ ॥
 ਏਹੁ ਲੇਖਾ ਲਿਖਿ ਜਾਣੈ ਕੋਇ ॥
 ਲੇਖਾ ਲਿਖਿਆ ਕੇਤਾ ਹੋਇ ॥
 ਕੇਤਾ ਤਾਣੁ ਸੁਆਲਿਹੁ ਰੂਪੁ ॥
 ਕੇਤੀ ਦਾਤਿ ਜਾਣੈ ਕੋਣੁ ਕੂਤੁ ॥
 ਕੀਤਾ ਪਸਾਉ ਏਕੋ ਕਵਾਉ ॥
 ਤਿਸ ਤੇ ਹੋਏ ਲਖ ਦਰੀਆਉ ॥
 ਕੁਦਰਤਿ ਕਵਣੁ ਕਹਾ ਵੀਚਾਰੁ ॥
 ਵਾਰਿਆ ਨ ਜਾਵਾ ਏਕ ਵਾਰ ॥
 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
 ਤੂ ਸਦਾ ਸਲਾਮਤਿ ਨਿਰੰਕਾਰ ॥੧੬॥

ਅਸੰਖ ਜਪ ਅਸੰਖ ਭਾਉ ॥
 ਅਸੰਖ ਪੂਜਾ ਅਸੰਖ ਤਪ ਤਾਉ ॥
 ਅਸੰਖ ਗਰੰਥ ਮੁਖਿ ਵੇਦ ਪਾਠ ॥
 ਅਸੰਖ ਜੋਗ ਮਨਿ ਰਹਹਿ ਉਦਾਸ ॥
 ਅਸੰਖ ਭਗਤ ਗੁਣ ਗਿਆਨ ਵੀਚਾਰ ॥
 ਅਸੰਖ ਸਤੀ ਅਸੰਖ ਦਾਤਾਰ ॥
 ਅਸੰਖ ਸੂਰ ਮੁਹ ਭਖ ਸਾਰ ॥
 ਅਸੰਖ ਮੋਨਿ ਲਿਵ ਲਾਇ ਤਾਰ ॥
 ਕੁਦਰਤਿ ਕਵਣੁ ਕਹਾ ਵੀਚਾਰੁ ॥

ਵਾਰਿਆ ਨ ਜਾਵਾ ਏਕ ਵਾਰ ॥
 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
 ਤੂ ਸਦਾ ਸਲਾਮਤਿ ਨਿਰੰਕਾਰ ॥੧੭॥

ਅਸੰਖ ਮੂਰਖ ਅੰਧ ਘੋਰ ॥
 ਅਸੰਖ ਚੋਰ ਹਰਾਮਖੋਰ ॥
 ਅਸੰਖ ਅਮਰ ਕਰਿ ਜਾਹਿ ਜੋਰ ॥
 ਅਸੰਖ ਗਲਵਢ ਹਤਿਆ ਕਮਾਹਿ ॥
 ਅਸੰਖ ਪਾਪੀ ਪਾਪੁ ਕਰਿ ਜਾਹਿ ॥
 ਅਸੰਖ ਕੂੜਿਆਰ ਕੂੜੇ ਫਿਰਾਹਿ ॥
 ਅਸੰਖ ਮਲੇਛ ਮਲੁ ਭਖਿ ਖਾਹਿ ॥
 ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
 ਨਾਨਕੁ ਨੀਚੁ ਕਹੈ ਵੀਚਾਰੁ ॥
 ਵਾਰਿਆ ਨ ਜਾਵਾ ਏਕ ਵਾਰ ॥
 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
 ਤੂ ਸਦਾ ਸਲਾਮਤਿ ਨਿਰੰਕਾਰ ॥੧੮॥

ਅਸੰਖ ਨਾਵ ਅਸੰਖ ਥਾਵ ॥
 ਅਗੰਮ ਅਗੰਮ ਅਸੰਖ ਲੋਅ ॥
 ਅਸੰਖ ਕਹਹਿ ਸਿਰਿ ਭਾਰੁ ਹੋਇ ॥
 ਅਖਰੀ ਨਾਮੁ ਅਖਰੀ ਸਾਲਾਹ ॥
 ਅਖਰੀ ਗਿਆਨੁ ਗੀਤ ਗੁਣ ਗਾਹ ॥
 ਅਖਰੀ ਲਿਖਣੁ ਬੋਲਣੁ ਬਾਣਿ ॥
 ਅਖਰਾ ਸਿਰਿ ਸੰਜੋਗੁ ਵਖਾਣਿ ॥
 ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
 ਜਿਵ ਫੁਰਮਾਏ ਤਿਵ ਤਿਵ ਪਾਹਿ ॥
 ਜੇਤਾ ਕੀਤਾ ਤੇਤਾ ਨਾਉ ॥

ਵਿਣੁ ਨਾਵੈ ਨਾਹੀ ਕੋ ਥਾਉ ॥
 ਕੁਦਰਤਿ ਕਵਣੁ ਕਹਾ ਵੀਚਾਰੁ ॥
 ਵਾਰਿਆ ਨ ਜਾਵਾ ਏਕ ਵਾਰ ॥
 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
 ਤੂ ਸਦਾ ਸਲਾਮਤਿ ਨਿਰੰਕਾਰ ॥੧੯॥

ਭਰੀਐ ਹਥੁ ਪੈਰੁ ਤਨੁ ਦੇਹ ॥
 ਪਾਣੀ ਧੋਤੈ ਉਤਰਸੁ ਖੇਹ ॥
 ਮੂਤ ਪਲੀਤੀ ਕਪੜੁ ਹੋਇ ॥
 ਦੇ ਸਾਬੁਣੁ ਲਈਐ ਓਹੁ ਧੋਇ ॥
 ਭਰੀਐ ਮਤਿ ਪਾਪਾ ਕੈ ਸੰਗਿ ॥
 ਓਹੁ ਧੋਪੈ ਨਾਵੈ ਕੈ ਰੰਗਿ ॥
 ਪੁੰਨੀ ਪਾਪੀ ਆਖਣੁ ਨਾਹਿ ॥
 ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
 ਆਪੇ ਬੀਜਿ ਆਪੇ ਹੀ ਖਾਹੁ ॥
 ਨਾਨਕ ਹੁਕਮੀ ਆਵਹੁ ਜਾਹੁ ॥੨੦॥

ਤੀਰਥੁ ਤਪੁ ਦਇਆ ਦਤੁ ਦਾਨੁ ॥
 ਜੇ ਕੋ ਪਾਵੈ ਤਿਲ ਕਾ ਮਾਨੁ ॥
 ਸੁਣਿਆ ਮੰਨਿਆ ਮਨਿ ਕੀਤਾ ਭਾਉ ॥
 ਅੰਤਰਗਤਿ ਤੀਰਥਿ ਮਲਿ ਨਾਉ ॥
 ਸਭਿ ਗੁਣ ਤੇਰੇ ਮੈ ਨਾਹੀ ਕੋਇ ॥
 ਵਿਣੁ ਗੁਣ ਕੀਤੇ ਭਗਤਿ ਨ ਹੋਇ ॥
 ਸੁਅਸਤਿ ਆਥਿ ਬਾਣੀ ਬਰਮਾਉ ॥
 ਸਤਿ ਸੁਹਾਣੁ ਸਦਾ ਮਨਿ ਚਾਉ ॥
 ਕਵਣੁ ਸੁ ਵੇਲਾ ਵਖਤੁ ਕਵਣੁ ਕਵਣੁ ਥਿਤਿ ਕਵਣੁ ਵਾਰੁ ॥
 ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥

ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
 ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
 ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
 ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
 ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
 ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
 ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
 ਨਾਨਕ ਜੇ ਕੋ ਆਪੋ ਜਾਣੈ ਅਗੈ ਗਇਆ ਨ ਸੋਹੈ ॥੨੧॥

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
 ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
 ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
 ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
 ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥

ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥
 ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥
 ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥
 ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥

ਅੰਤੁ ਨ ਸਿਫਤੀ ਕਹਣਿ ਨ ਅੰਤੁ ॥
 ਅੰਤੁ ਨ ਕਰਣੈ ਦੇਣਿ ਨ ਅੰਤੁ ॥
 ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥
 ਅੰਤੁ ਨ ਜਾਪੈ ਕਿਆ ਮਨਿ ਮੰਤੁ ॥
 ਅੰਤੁ ਨ ਜਾਪੈ ਕੀਤਾ ਆਕਾਰੁ ॥
 ਅੰਤੁ ਨ ਜਾਪੈ ਪਾਰਾਵਾਰੁ ॥
 ਅੰਤ ਕਾਰਣਿ ਕੇਤੇ ਬਿਲਲਾਹਿ ॥

ਤਾ ਕੇ ਅੰਤ ਨ ਪਾਏ ਜਾਹਿ ॥
 ਏਹੁ ਅੰਤੁ ਨ ਜਾਣੈ ਕੋਇ ॥
 ਬਹੁਤਾ ਕਹੀਐ ਬਹੁਤਾ ਹੋਇ ॥
 ਵਡਾ ਸਾਹਿਬੁ ਉਚਾ ਥਾਉ ॥
 ਉਚੇ ਉਪਰਿ ਉਚਾ ਨਾਉ ॥
 ਏਵਡੁ ਉਚਾ ਹੋਵੈ ਕੋਇ ॥
 ਤਿਸੁ ਉਚੇ ਕਉ ਜਾਣੈ ਸੋਇ ॥
 ਜੇਵਡੁ ਆਪਿ ਜਾਣੈ ਆਪਿ ਆਪਿ ॥
 ਨਾਨਕ ਨਦਰੀ ਕਰਮੀ ਦਾਤਿ ॥੨੪॥

ਬਹੁਤਾ ਕਰਮੁ ਲਿਖਿਆ ਨਾ ਜਾਇ ॥
 ਵਡਾ ਦਾਤਾ ਤਿਲੁ ਨ ਤਮਾਇ ॥
 ਕੇਤੇ ਮੰਗਹਿ ਜੋਧ ਅਪਾਰ ॥
 ਕੇਤਿਆ ਗਣਤ ਨਹੀ ਵੀਚਾਰੁ ॥
 ਕੇਤੇ ਖਪਿ ਤੁਟਹਿ ਵੇਕਾਰ ॥
 ਕੇਤੇ ਲੈ ਲੈ ਮੁਕਰੁ ਪਾਹਿ ॥
 ਕੇਤੇ ਮੂਰਖ ਖਾਹੀ ਖਾਹਿ ॥
 ਕੇਤਿਆ ਦੂਖ ਭੂਖ ਸਦ ਮਾਰ ॥
 ਏਹਿ ਭਿ ਦਾਤਿ ਤੇਰੀ ਦਾਤਾਰ ॥
 ਬੰਦਿ ਖਲਾਸੀ ਭਾਣੈ ਹੋਇ ॥
 ਹੋਰੁ ਆਖਿ ਨ ਸਕੈ ਕੋਇ ॥
 ਜੇ ਕੋ ਖਾਇਕੁ ਆਖਣਿ ਪਾਇ ॥
 ਓਹੁ ਜਾਣੈ ਜੇਤੀਆ ਮੁਹਿ ਖਾਇ ॥
 ਆਪੇ ਜਾਣੈ ਆਪੇ ਦੇਇ ॥
 ਆਖਹਿ ਸਿ ਭਿ ਕੇਈ ਕੇਇ ॥
 ਜਿਸ ਨੋ ਬਖਸੇ ਸਿਫਤਿ ਸਾਲਾਹ ॥
 ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

ਅਮੁਲ ਗੁਣ ਅਮੁਲ ਵਾਪਾਰ ॥
 ਅਮੁਲ ਵਾਪਾਰੀਏ ਅਮੁਲ ਭੰਡਾਰ ॥
 ਅਮੁਲ ਆਵਹਿ ਅਮੁਲ ਲੈ ਜਾਹਿ ॥
 ਅਮੁਲ ਭਾਇ ਅਮੁਲਾ ਸਮਾਹਿ ॥
 ਅਮੁਲੁ ਧਰਮੁ ਅਮੁਲੁ ਦੀਬਾਣੁ ॥
 ਅਮੁਲੁ ਤੁਲੁ ਅਮੁਲੁ ਪਰਵਾਣੁ ॥
 ਅਮੁਲੁ ਬਖਸੀਸ ਅਮੁਲੁ ਨੀਸਾਣੁ ॥
 ਅਮੁਲੁ ਕਰਮੁ ਅਮੁਲੁ ਫੁਰਮਾਣੁ ॥
 ਅਮੁਲੋ ਅਮੁਲੁ ਆਖਿਆ ਨ ਜਾਇ ॥
 ਆਖਿ ਆਖਿ ਰਹੇ ਲਿਵ ਲਾਇ ॥
 ਆਖਹਿ ਵੇਦ ਪਾਠ ਪੁਰਾਣ ॥
 ਆਖਹਿ ਪੜੇ ਕਰਹਿ ਵਖਿਆਣ ॥
 ਆਖਹਿ ਬਰਮੇ ਆਖਹਿ ਇੰਦ ॥
 ਆਖਹਿ ਗੋਪੀ ਤੈ ਗੋਵਿੰਦ ॥
 ਆਖਹਿ ਈਸਰ ਆਖਹਿ ਸਿਧ ॥
 ਆਖਹਿ ਕੇਤੇ ਕੀਤੇ ਬੁਧ ॥
 ਆਖਹਿ ਦਾਨਵ ਆਖਹਿ ਦੇਵ ॥
 ਆਖਹਿ ਸੁਰਿ ਨਰ ਮੁਨਿ ਜਨ ਸੇਵ ॥
 ਕੇਤੇ ਆਖਹਿ ਆਖਣਿ ਪਾਹਿ ॥
 ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
 ਏਤੇ ਕੀਤੇ ਹੋਰਿ ਕਰੇਹਿ ॥
 ਤਾ ਆਖਿ ਨ ਸਕਹਿ ਕੇਈ ਕੇਇ ॥
 ਜੇਵਡੁ ਭਾਵੈ ਤੇਵਡੁ ਹੋਇ ॥
 ਨਾਨਕ ਜਾਣੈ ਸਾਚਾ ਸੋਇ ॥
 ਜੇ ਕੋ ਆਖੈ ਬੋਲੁਵਿਗਾਤੁ ॥
 ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥

ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
 ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
 ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
 ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
 ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
 ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
 ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
 ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
 ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
 ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
 ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
 ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
 ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
 ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
 ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
 ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
 ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
 ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
 ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
 ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
 ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
 ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
 ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
 ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
 ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥

ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥

ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥

ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥

ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥

ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥

ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥

ਆਸਣੁ ਲੋਇ ਲੋਇ ਭੰਡਾਰ ॥

ਜੋ ਕਿਛੁ ਪਾਇਆ ਸੁ ਏਕਾ ਵਾਰ ॥

ਕਰਿ ਕਰਿ ਵੇਖੈ ਸਿਰਜਣਹਾਰੁ ॥

ਨਾਨਕ ਸਚੇ ਕੀ ਸਾਚੀ ਕਾਰ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥

ਇਕ ਦੂ ਜੀਭੋ ਲਖ ਹੋਹਿ ਲਖ ਹੋਵਹਿ ਲਖ ਵੀਸ ॥

ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥

ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥

ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥

ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥

ਆਖਣਿ ਜੋਰੁ ਚੁਪੈ ਨਹ ਜੋਰੁ ॥
 ਜੋਰੁ ਨ ਮੰਗਣਿ ਦੇਣਿ ਨ ਜੋਰੁ ॥
 ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
 ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
 ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
 ਜੋਰੁ ਨ ਜੁਗਤੀ ਛੁਟੈ ਸੰਸਾਰੁ ॥
 ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
 ਨਾਨਕ ਉਤਮੁ ਨੀਚੁ ਨ ਕੋਇ ॥੩੩॥

ਰਾਤੀ ਰੁਤੀ ਥਿਤੀ ਵਾਰ ॥
 ਪਵਣ ਪਾਣੀ ਅਗਨੀ ਪਾਤਾਲ ॥
 ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
 ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
 ਤਿਨ ਕੇ ਨਾਮ ਅਨੇਕ ਅਨੰਤ ॥
 ਕਰਮੀ ਕਰਮੀ ਹੋਇ ਵੀਚਾਰੁ ॥
 ਸਚਾ ਆਪਿ ਸਚਾ ਦਰਬਾਰੁ ॥
 ਤਿਥੈ ਸੋਹਨਿ ਪੰਚ ਪਰਵਾਣੁ ॥
 ਨਦਰੀ ਕਰਮਿ ਪਵੈ ਨੀਸਾਣੁ ॥
 ਕਚ ਪਕਾਈ ਓਥੈ ਪਾਇ ॥
 ਨਾਨਕ ਗਇਆ ਜਾਪੈ ਜਾਇ ॥੩੪॥

ਧਰਮ ਖੰਡ ਕਾ ਏਹੋ ਧਰਮੁ ॥
 ਗਿਆਨ ਖੰਡ ਕਾ ਆਖਹੁ ਕਰਮੁ ॥
 ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
 ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
 ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
 ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥

ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
 ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
 ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
 ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥

ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
 ਤਿਥੈ ਨਾਦ ਬਿਨੋਦ ਕੋਡ ਅਨੰਦੁ ॥
 ਸਰਮ ਖੰਡ ਕੀ ਬਾਣੀ ਰੂਪੁ ॥
 ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
 ਤਾ ਕੀਆ ਗਲਾ ਕਥੀਆ ਨਾ ਜਾਹਿ ॥
 ਜੇ ਕੋ ਕਹੈ ਪਿਛੈ ਪਛੁਤਾਇ ॥
 ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
 ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥

ਕਰਮ ਖੰਡ ਕੀ ਬਾਣੀ ਜੋਰੁ ॥
 ਤਿਥੈ ਹੋਰੁ ਨ ਕੋਈ ਹੋਰੁ ॥
 ਤਿਥੈ ਜੋਧ ਮਹਾਬਲ ਸੂਰ ॥
 ਤਿਨ ਮਹਿ ਰਾਮੁ ਰਹਿਆ ਭਰਪੂਰ ॥
 ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
 ਤਾ ਕੇ ਰੂਪ ਨ ਕਥਨੇ ਜਾਹਿ ॥
 ਨਾ ਓਹਿ ਮਰਹਿ ਨ ਠਾਗੇ ਜਾਹਿ ॥
 ਜਿਨ ਕੈ ਰਾਮੁ ਵਸੈ ਮਨ ਮਾਹਿ ॥
 ਤਿਥੈ ਭਗਤ ਵਸਹਿ ਕੇ ਲੋਅ ॥
 ਕਰਹਿ ਅਨੰਦੁ ਸਚਾ ਮਨਿ ਸੋਇ ॥
 ਸਚ ਖੰਡਿ ਵਸੈ ਨਿਰੰਕਾਰੁ ॥
 ਕਰਿ ਕਰਿ ਵੇਖੈ ਨਦਰਿ ਨਿਹਾਲ ॥
 ਤਿਥੈ ਖੰਡ ਮੰਡਲ ਵਰਭੰਡ ॥

ਜੇ ਕੋ ਕਥੈ ਤ ਅੰਤ ਨ ਅੰਤ ॥
 ਤਿਥੈ ਲੋਅ ਲੋਅ ਆਕਾਰ ॥
 ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
 ਵੇਖੈ ਵਿਗਸੈ ਕਰਿ ਵੀਚਾਰੁ ॥
 ਨਾਨਕ ਕਥਨਾ ਕਰੜਾ ਸਾਰੁ ॥੩੭॥

ਜਤੁ ਪਾਹਾਰਾ ਧੀਰਜੁ ਸੁਨਿਆਰੁ ॥
 ਅਹਰਣਿ ਮਤਿ ਵੇਦੁ ਹਥੀਆਰੁ ॥
 ਭਉ ਖਲਾ ਅਗਨਿ ਤਪ ਤਾਉ ॥
 ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
 ਘੜੀਐ ਸਬਦੁ ਸਚੀ ਟਕਸਾਲ ॥
 ਜਿਨ ਕਉ ਨਦਰਿ ਕਰਮੁ ਤਿਨ ਕਾਰ ॥
 ਨਾਨਕ ਨਦਰੀ ਨਦਰਿ ਨਿਹਾਲ ॥੩੮॥

ਸਲੋਕੁ ॥

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
 ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
 ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
 ਕਰਮੀ ਆਪੇ ਆਪਣੀ ਕੇ ਨੇੜੈ ਕੇ ਦੂਰਿ ॥
 ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
 ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

ਸ਼ਬਦ ਹਜਾਰੇ

ਮਾਝ ਮਹਲਾ ੫ ਚਉਪਦੇ ਘਰੁ ੧ ॥

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
 ਬਿਲਪ ਕਰੇ ਚਾਤ੍ਰਕ ਕੀ ਨਿਆਈ ॥
 ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
 ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥
 ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
 ਚਿਰੁ ਹੋਆ ਦੇਖੇ ਸਾਰਿੰਗਪਾਣੀ ॥
 ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥
 ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ਰਹਾਉ
 ॥

ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥
 ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
 ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
 ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ਰਹਾਉ
 ॥ਭਾਗੁ ਹੋਆ ਗੁਰਿ ਸੰਤੁ
 ਮਿਲਾਇਆ ॥
 ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
 ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
 ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ
 ॥੧॥੮॥

ਧਨਾਸਰੀ ਮਹਲਾ ੧ ਘਰੁ ੧ ਚਉਪਦੇ
 ੧ੳ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
 ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
 ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
 ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
 ਅਨਦਿਨੁ ਸਾਹਿਬੁ ਸੇਵੀਐ ਅੰਤਿ ਛੁਡਾਏ ਸੋਇ ॥
 ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
 ਦਇਆਲ ਤੇਰੈ ਨਾਮਿ ਤਰਾ ॥
 ਸਦ ਕੁਰਬਾਣੈ ਜਾਉ ॥੧॥ ਰਹਾਉ ॥
 ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
 ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
 ਤੁਧੁ ਬਾਝੁ ਪਿਆਰੇ ਕੇਵ ਰਹਾ ॥
 ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
 ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
 ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
 ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
 ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਤਿਲੰਗ ਮਹਲਾ ੧ ਘਰੁ ੩
 ੴ ਸਤਿਗੁਰ ਪ੍ਰਸਾਦਿ ॥
 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
 ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
 ਹੰਉ ਕੁਰਬਾਣੈ ਜਾਉ ਮਿਹਰਵਾਨਾ ਹੰਉ ਕੁਰਬਾਣੈ ਜਾਉ ॥
 ਹੰਉ ਕੁਰਬਾਣੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥
 ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਣੈ ਜਾਉ ॥੧॥ ਰਹਾਉ ॥
 ਕਾਇਆ ਰੰਛਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥
 ਰੰਛਣ ਵਾਲਾ ਜੇ ਰੰਛੈ ਸਾਹਿਬੁ ਐਸਾ ਰੰਗੁ ਨ ਡੀਠ ॥੨॥
 ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ
 ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥

ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥
ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥
ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥

ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥
ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥
ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥
ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥
ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥
ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥
ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥
ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥
ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥
ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥
ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
 ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
 ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
 ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥
 ਰਹਾਉ ॥
 ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
 ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
 ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
 ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
 ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
 ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
 ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
 ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
 ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
 ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
 ਤੇਰੇ ਗੁਣ ਗਾਵਾ ਦੇਹਿ ਬੁਝਾਈ ॥
 ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥
 ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
 ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
 ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
 ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
 ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

ਬਿਲਾਵਲੁ ਮਹਲਾ ੧ ॥
 ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
 ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
 ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥
 ਕਉਣੁ ਜਾਣੈ ਪੀਰ ਪਰਾਈ ॥
 ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥
 ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
 ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮਾਰੀ ॥੨॥
 ਸਿਖ ਮਤਿ ਸਭ ਬੁਧਿ ਤੁਮਾਰੀ ਮੰਦਿਰ ਛਾਵਾ ਤੇਰੇ ॥
 ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥
 ਜੀਅ ਜੰਤ ਸਭਿ ਸਰਣਿ ਤੁਮਾਰੀ ਸਰਬ ਚਿੰਤ ਤੁਧੁ ਪਾਸੇ ॥
 ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

ਜਾਪੁ ਸਾਹਿਬ

ੴ ਸਤਿਗੁਰ ਪ੍ਰਸਾਦਿ ॥
ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਜਾਪੁ

ਸ੍ਰੀ ਮੁਖਵਾਕ ਪਾਤਿਸਾਹੀ ੧੦ ॥

ਛਪੈ ਛੰਦ ॥ ਤ੍ਵ ਪ੍ਰਸਾਦਿ ॥

ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ ॥
ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥
ਕੋਟਿ ਇੰਦ੍ਰ ਇੰਦ੍ਰਾਣ ਸਾਹੁ ਸਾਹਾਣਿ ਗਣਿਜੈ ॥
ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤ ॥੧॥

ਭੁਜੰਗ ਪ੍ਰਯਾਤ ਛੰਦ ॥

ਨਮਸਤੰ ਅਕਾਲੇ ॥ ਨਮਸਤੰ ਕ੍ਰਿਪਾਲੇ ॥
ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥
ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥
ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥
ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥

ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥
 ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥
 ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
 ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥
 ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥
 ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥
 ਨਮਸਤੰ ਨਿਕਰਮੇ ॥ ਨਮਸਤੰ ਨਿਭਰਮੇ ॥
 ਨਮਸਤੰ ਨਿਦੇਸੇ ॥ ਨਮਸਤੰ ਨਿਭੇਸੇ ॥੧੦॥
 ਨਮਸਤੰ ਨਿਨਾਮੇ ॥ ਨਮਸਤੰ ਨਿਕਾਮੇ ॥
 ਨਮਸਤੰ ਨਿਧਾਤੇ ॥ ਨਮਸਤੰ ਨਿਘਾਤੇ ॥੧੧॥
 ਨਮਸਤੰ ਨਿਧੂਤੇ ॥ ਨਮਸਤੰ ਅਭੂਤੇ ॥
 ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥
 ਨਮਸਤੰ ਨਿਤਾਪੇ ॥ ਨਮਸਤੰ ਅਥਾਪੇ ॥
 ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥
 ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥
 ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥
 ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥
 ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥
 ਨਮਸਤੰ ਅਗੰਮੇ ॥ ਨਮਸਤੰ ਰੰਮੇ ॥
 ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥
 ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥
 ਨਮਸਤੰ ਅਮਜਬੇ ॥ ਨਮਸਤੰ ਅਜਬੇ ॥੧੭॥
 ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥
 ਨਮਸਤੰ ਨਿਧਾਮੇ ॥ ਨਮਸਤੰ ਨਿਬਾਮੇ ॥੧੮॥
 ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥
 ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥
 ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥

ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥
 ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥
 ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥
 ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥
 ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥
 ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥
 ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥
 ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥
 ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥
 ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥
 ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥
 ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥
 ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥
 ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥
 ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥
 ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥
 ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
 ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥
 ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥
 ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥
 ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥
 ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥
 ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥

ਅਗੰਜ ਹੈਂ ॥ ਅਭੰਜ ਹੈਂ ॥ ਅਝੁਝ ਹੈਂ ॥ ਅਝੰਝ ਹੈਂ ॥੩੫॥
 ਅੱਮੀਕ ਹੈਂ ॥ ਰਫੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥
 ਨ੍ਰਿਬੁਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥
 ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥
 ਅਲੀਕ ਹੈਂ ॥ ਨ੍ਰਿਸਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥
 ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥
 ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥
 ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥
 ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੪੩॥

ਭੁਜੰਗ ਪ੍ਰਯਾਤ ਛੰਦ ॥

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥
 ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥
 ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥
 ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥
 ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥
 ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥
 ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥
 ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥
 ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥
 ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥
 ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥
 ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥
 ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥
 ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥
 ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥
 ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥

ਨਮੋ ਸਸਤ੍ਰਪਾਣੇ ॥ ਨਮੋ ਅਸਤ੍ਰ ਮਾਣੇ ॥
 ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥
 ਅਭੇਖੀ ਅਭਰਮੀ ਅਭੋਗੀ ਅਭੁਗਤੇ ॥
 ਨਮੋ ਜੋਗ ਜੋਗੇਸ਼੍ਵਰੰ ਪਰਮ ਜੁਗਤੇ ॥੫੩॥
 ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥
 ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥
 ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥
 ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥
 ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥
 ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥
 ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥
 ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥
 ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥
 ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥
 ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥
 ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥
 ਪਰਮ ਪਰਮ ਪਰਮੇਸ਼੍ਵਰੰ ਪ੍ਰੋਛ ਪਾਲੰ ॥
 ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥
 ਅਛੇਦੀ ਅਭੇਦੀ ਅਨਾਮੰ ਅਕਾਮੰ ॥
 ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥

ਤੇਰਾ ਜੋਰੁ ॥ ਚਾਚਰੀ ਛੰਦ ॥
 ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥
 ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥

ਭੁਜੰਗ ਪ੍ਰਯਾਤ ਛੰਦ ॥
 ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥
 ਨਮਸਤੁੰ ਨ੍ਰਿਨਾਥੇ ॥ ਨਮਸਤੁੰ ਪ੍ਰਮਾਥੇ ॥
 ਨਮਸਤੁੰ ਅਗੰਜੇ ॥ ਨਮਸਤੁੰ ਅਭੰਜੇ ॥੬੫॥
 ਨਮਸਤੁੰ ਅਕਾਲੇ ॥ ਨਮਸਤੁੰ ਅਪਾਲੇ ॥
 ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥
 ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥
 ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥
 ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥
 ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥
 ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥
 ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥
 ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥
 ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥
 ਨਮੋ ਸਰਬ ਦ੍ਰਿਸੰ ॥ ਨਮੋ ਸਰਬ ਕ੍ਰਿਸੰ ॥
 ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥
 ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥
 ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥
 ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥
 ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥

ਚਰਪਟ ਛੰਦ ॥ ਤ੍ਵ ਪ੍ਰਸਾਦਿ ॥
 ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥
 ਅਖੱਲ ਜੋਗੇ ॥ ਅਚੱਲ ਭੋਗੇ ॥੭੪॥
 ਅਚੱਲ ਰਾਜੇ ॥ ਅਟੱਲ ਸਾਜੇ ॥
 ਅਖੱਲ ਧਰਮੰ ॥ ਅਲੱਖ ਕਰਮੰ ॥੭੫॥
 ਸਰਬੰ ਦਾਤਾ ॥ ਸਰਬੰ ਗਿਆਤਾ ॥
 ਸਰਬੰ ਭਾਨੇ ॥ ਸਰਬੰ ਮਾਨੇ ॥੭੬॥

ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥
 ਸਰਬੰ ਭੁਗਤਾ ॥ ਸਰਬੰ ਜੁਗਤਾ ॥੨੭॥
 ਸਰਬੰ ਦੇਵੰ ॥ ਸਰਬੰ ਭੇਵੰ ॥
 ਸਰਬੰ ਕਾਲੇ ॥ ਸਰਬੰ ਪਾਲੇ ॥੨੮॥

ਰੂਆਲ ਛੰਦ ॥ ਤ੍ਵ ਪ੍ਰਸਾਦਿ ॥
 ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥
 ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥
 ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥
 ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੨੯॥
 ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥
 ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥
 ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥
 ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੩੦॥
 ਨਾਮ ਕਾਮ ਬਿਹੀਨ ਪੇਖਤ ਧਾਮ ਹੁੰ ਨਹਿ ਜਾਹਿ ॥
 ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥
 ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥
 ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੩੧॥
 ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥
 ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਹ ਜੇਬ ॥
 ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥
 ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੩੨॥
 ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਹ ਜਾਪ ॥
 ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਹ ਥਾਪ ॥
 ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥
 ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੩੩॥
 ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥

ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥
 ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥
 ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥
 ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥
 ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥
 ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥
 ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥
 ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥
 ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗੁ ਅਰੁ ਰੇਖ ॥
 ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥
 ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥

ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥
 ਗੁਨ ਗਨ ਉਦਾਰ ॥ ਮਹਿਮਾ ਅਪਾਰ ॥
 ਆਸਨ ਅਭੰਗ ॥ ਉਪਮਾ ਅਨੰਗ ॥੮੭॥
 ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥
 ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥
 ਰਾਜਾਨ ਰਾਜ ॥ ਭਾਨਾਨ ਭਾਨ ॥
 ਦੇਵਾਨ ਦੇਵ ॥ ਉਪਮਾ ਮਹਾਨ ॥੮੯॥
 ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥
 ਰੰਕਾਨ ਰੰਕ ॥ ਕਾਲਾਨ ਕਾਲ ॥੯੦॥
 ਅਨਭੂਤ ਅੰਗ ॥ ਆਭਾ ਅਭੰਗ ॥
 ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥
 ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥
 ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥
 ਆਲਿਸਯ ਕਰਮ ॥ ਆਦ੍ਰਿਸਯ ਧਰਮ ॥
 ਸਰਬਾ ਭਰਣਾਯ ॥ ਅਨਡੰਡ ਬਾਯ ॥੯੩॥

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
 ਗੋਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥
 ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥

ਭੁਜੰਗ ਪ੍ਰਯਾਤ ਛੰਦ ॥
 ਚੱਤ੍ਰ ਚੱਕ੍ਰ ਕਰਤਾ ॥ ਚੱਤ੍ਰ ਚੱਕ੍ਰ ਹਰਤਾ ॥
 ਚੱਤ੍ਰ ਚੱਕ੍ਰ ਦਾਨੇ ॥ ਚੱਤ੍ਰ ਚੱਕ੍ਰ ਜਾਨੇ ॥੯੬॥
 ਚੱਤ੍ਰ ਚੱਕ੍ਰ ਵਰਤੀ ॥ ਚੱਤ੍ਰ ਚੱਕ੍ਰ ਭਰਤੀ ॥
 ਚੱਤ੍ਰ ਚੱਕ੍ਰ ਪਾਲੇ ॥ ਚੱਤ੍ਰ ਚੱਕ੍ਰ ਕਾਲੇ ॥੯੭॥
 ਚੱਤ੍ਰ ਚੱਕ੍ਰ ਪਾਸੇ ॥ ਚੱਤ੍ਰ ਚੱਕ੍ਰ ਵਾਸੇ ॥
 ਚੱਤ੍ਰ ਚੱਕ੍ਰ ਮਾਨਯੈ ॥ ਚੱਤ੍ਰ ਚੱਕ੍ਰ ਦਾਨਯੈ ॥੯੮॥

ਚਾਚਰੀ ਛੰਦ ॥
 ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥
 ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥
 ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥
 ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥

ਭਗਵਤੀ ਛੰਦ ॥ ਤ੍ਵ ਪ੍ਰਸਾਦਿ ਕਥਤੇ ॥
 ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥
 ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥
 ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥
 ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥
 ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ ॥
 ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥
 ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥

ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥
 ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥
 ਕਿ ਚਿਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥
 ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥
 ਕਿ ਪਾਕ ਬਿਐਬ ਹੈਂ ॥ ਕਿ ਗੈਬੁਲ ਗੈਬ ਹੈਂ ॥੧੦੮॥
 ਕਿ ਅਫਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥
 ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥
 ਕਿ ਰਾਜਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥
 ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥
 ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥
 ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥
 ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥
 ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥
 ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥
 ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥
 ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥
 ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥
 ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥
 ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥
 ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥
 ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥
 ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥
 ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥
 ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਯਾਨਿਯੈਂ ॥
 ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥
 ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥
 ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥

ਕਿ ਸਰਬੰ ਕਲੀਮੈ ॥ ਕਿ ਪਰਮੰ ਫਹੀਮੈ ॥
 ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥
 ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥
 ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥
 ਗਨੀਮੁਲ ਸ਼ਿਕਸਤੈ ॥ ਗਰੀਬੁਲ ਪਰਸਤੈ ॥
 ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥
 ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥
 ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥
 ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥
 ਅਜ਼ੀਜ਼ੁਲ ਨਿਵਾਜ਼ ਹੈਂ ॥ ਗਨੀਮੁਲ ਖ਼ਿਰਾਜ਼ ਹੈਂ ॥੧੨੪॥
 ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥
 ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥
 ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥
 ਸਮਸਤੋ ਪਰਾਜ਼ ਹੈਂ ॥ ਸਦਾ ਸਰਬ ਸਾਜ਼ ਹੈਂ ॥੧੨੬॥
 ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥
 ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥
 ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥
 ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥
 ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥
 ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ ॥੧੨੯॥
 ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥
 ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥
 ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥
 ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥
 ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥
 ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥

ਚਾਚਰੀ ਛੰਦ ॥
 ਅਭੰਗ ਹੈਂ ॥ ਅਨੰਗ ਹੈਂ ॥
 ਅਭੇਖ ਹੈਂ ॥ ਅਲੇਖ ਹੈਂ ॥੧੩੩॥
 ਅਭਰਮ ਹੈਂ ॥ ਅਕਰਮ ਹੈਂ ॥
 ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥
 ਅਜੈ ਹੈਂ ॥ ਅਬੈ ਹੈਂ ॥
 ਅਭੂਤ ਹੈਂ ॥ ਅਧੂਤ ਹੈਂ ॥੧੩੫॥
 ਅਨਾਸ ਹੈਂ ॥ ਉਦਾਸ ਹੈਂ ॥
 ਅਧੰਧ ਹੈਂ ॥ ਅਬੰਧ ਹੈਂ ॥੧੩੬॥
 ਅਭਗਤ ਹੈਂ ॥ ਬਿਰਕਤ ਹੈਂ ॥
 ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥
 ਨਿਚਿੰਤ ਹੈਂ ॥ ਸੁਨਿੰਤ ਹੈਂ ॥
 ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥
 ਅਲੇਖ ਹੈਂ ॥ ਅਭੇਖ ਹੈਂ ॥
 ਅਢਾਹ ਹੈਂ ॥ ਅਗਾਹ ਹੈਂ ॥੧੩੯॥
 ਅਸੰਭ ਹੈਂ ॥ ਅਗੰਭ ਹੈਂ ॥
 ਅਨੀਲ ਹੈਂ ॥ ਅਨਾਦਿ ਹੈਂ ॥੧੪੦॥
 ਅਨਿੱਤ ਹੈਂ ॥ ਸੁਨਿੱਤ ਹੈਂ ॥
 ਅਜਾਤ ਹੈਂ ॥ ਅਜਾਦ ਹੈਂ ॥੧੪੧॥

ਚਰਪਟ ਛੰਦ ॥ ਤ੍ਵ ਪ੍ਰਸਾਦਿ ॥
 ਸਰਬੰ ਹੰਤਾ ॥ ਸਰਬੰ ਗੰਤਾ ॥
 ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥
 ਸਰਬੰ ਹਰਤਾ ॥ ਸਰਬੰ ਕਰਤਾ ॥
 ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥
 ਸਰਬੰ ਕਰਮੰ ॥ ਸਰਬੰ ਧਰਮੰ ॥
 ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥

ਰਸਾਵਲ ਛੰਦ ॥ ਤੂ ਪ੍ਰਸਾਦਿ ॥
 ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥
 ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥
 ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥
 ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥
 ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥
 ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥
 ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥
 ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥
 ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥
 ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥

ਭਗਵਤੀ ਛੰਦ ॥ ਤੂ ਪ੍ਰਸਾਦਿ ॥
 ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥
 ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥
 ਕਿ ਸਾਹਿਬ ਦਿਮਾਗ ਹੈਂ ॥ ਕਿ ਹੁਸਨਲ ਚਰਾਗ ਹੈਂ ॥
 ਕਿ ਕਾਮਲ ਕਰੀਮ ਹੈਂ ॥ ਕਿ ਰਾਜਕ ਰਹੀਮ ਹੈਂ ॥੧੫੧॥
 ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜਕ ਰਹਿੰਦ ਹੈਂ ॥
 ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥
 ਗਨੀਮੁਲ ਖਿਰਾਜ ਹੈਂ ॥ ਗਰੀਬੁਲ ਨਿਵਾਜ ਹੈਂ ॥
 ਹਰੀਫੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥
 ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥
 ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥
 ਸਮਸਤੁਲ ਜੁਬਾ ਹੈਂ ॥ ਕਿ ਸਾਹਿਬ ਕਿਰਾ ਹੈਂ ॥
 ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥
 ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥
 ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥

ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥
 ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥
 ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥
 ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥
 ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥
 ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥
 ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥
 ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥

ਮਧੁਭਾਰ ਛੰਦ ॥ ਤੂ ਪ੍ਰਸਾਦਿ ॥
 ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥
 ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥
 ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥
 ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥
 ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥
 ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥
 ਅਨਛਿੱਜ ਅੰਗ ॥ ਆਸਨ ਅਭੰਗ ॥
 ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥
 ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥
 ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥
 ਅਨਭਵ ਅਨਾਸ ॥ ਧ੍ਰਿਤਧਰ ਧੁਰਾਸ ॥
 ਆਜਾਨ ਬਾਹੁ ॥ ਏਕੈ ਸਦਾਹੁ ॥੧੬੬॥
 ਓਅੰਕਾਰ ਆਦਿ ॥ ਕਥਨੀ ਅਨਾਦਿ ॥
 ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੭॥
 ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥
 ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥
 ਅਨਝੰਝ ਗਾਤ ॥ ਅਨਰੰਜ ਬਾਤ ॥

ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥
 ਆਡੀਠ ਧਰਮ ॥ ਅਤਿ ਢੀਠ ਕਰਮ ॥
 ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥

ਹਰਿਬੋਲਮਨਾ ਛੰਦ ॥ ਤ੍ਵ ਪ੍ਰਸਾਦਿ ॥
 ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥
 ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥
 ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥
 ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥
 ਧ੍ਰਿਤ ਕੇ ਧ੍ਰਣ ਹੈਂ ॥ ਜਗ ਕੇ ਕ੍ਰਣ ਹੈਂ ॥
 ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥
 ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥
 ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥
 ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥
 ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥
 ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥
 ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥
 ਅਜਪਾਜਪ ਹੈਂ ॥ ਅਥਪਾਥਪ ਹੈਂ ॥
 ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੭॥
 ਅਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥
 ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥
 ਅਮ੍ਰਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥
 ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੯॥
 ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਅਮ੍ਰਿਤ ਹੈਂ ॥
 ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥
 ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥
 ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥

ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥
 ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥
 ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥
 ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥
 ਪਰਮਾਤਮ ਹੈਂ ॥ ਸਰਬਾਤਮ ਹੈਂ ॥
 ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥

ਭੁਜੰਗ ਪ੍ਰਯਾਤ ਛੰਦ ॥
 ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥
 ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥
 ਨਮੋ ਅੰਧਕਾਰੇ ਨਮੋ ਤੇਜ ਤੇਜੇ ॥
 ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧੮੫॥
 ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥
 ਨਮੋ ਪਰਮ ਤੱਤੰ ਅਤੱਤੰ ਸਰੂਪੇ ॥
 ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥
 ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥
 ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥
 ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥
 ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥
 ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥
 ਕਲੰਕਾਰ ਰੂਪੇ ਅਲੰਕਾਰ ਅਲੰਕੇ ॥
 ਨਮੋ ਆਸ ਆਸੇ ਨਮੋ ਬਾਂਕ ਬੰਕੇ ॥
 ਅਭੰਗੀ ਸਰੂਪੇ ਅਨੰਗੀ ਅਨਾਮੇ ॥
 ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥

ਏਕ ਅਛਰੀ ਛੰਦ ॥
 ਅਜੈ ॥ ਅਲੈ ॥

ਅਭੈ ॥ ਅਬੈ ॥੧੮੯॥
 ਅਭੂ ॥ ਅਜੂ ॥
 ਅਨਾਸ ॥ ਅਕਾਸ ॥੧੯੦॥
 ਅਗੰਜ ॥ ਅਭੰਜ ॥
 ਅਲੱਖ ॥ ਅਭੱਖ ॥੧੯੧॥
 ਅਕਾਲ ॥ ਦਿਆਲ ॥
 ਅਲੇਖ ॥ ਅਭੇਖ ॥੧੯੨॥
 ਅਨਾਮ ॥ ਅਕਾਮ ॥
 ਅਗਾਹ ॥ ਅਢਾਹ ॥੧੯੩॥
 ਅਨਾਥੇ ॥ ਪ੍ਰਮਾਥੇ ॥
 ਅਜੋਨੀ ॥ ਅਮੋਨੀ ॥੧੯੪॥
 ਨ ਰਾਗੇ ॥ ਨ ਰੰਗੇ ॥
 ਨ ਰੂਪੇ ॥ ਨ ਰੇਖੇ ॥੧੯੫॥
 ਅਕਰਮੰ ॥ ਅਭਰਮੰ ॥
 ਅਗੰਜੇ ॥ ਅਲੇਖੇ ॥੧੯੬॥

ਭੁਜੰਗ ਪ੍ਰਯਾਤ ਛੰਦ ॥
 ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥
 ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥
 ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥
 ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥
 ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥
 ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥
 ਅਜਾਇਬ ਬਿਭੂਤੇ ਗਜਾਇਬ ਗਨੀਮੇ ॥
 ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥
 ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥
 ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥

ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥

ਸਦਾ ਅੰਗਸੰਗੇ ਅਭੰਗੰ ਬਿਭੂਤੇ ॥੧੯੯॥

ੴ ਵਾਹਿਗੁਰੂ ਜੀ ਕੀ ਫਤਹ॥
ਪਾਤਿਸ਼ਾਹੀ ੧੦॥

ੜ ਪ੍ਰਸਾਦਿ ਸਵੱਯੇ

ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ ॥
ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੇ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥

ਮਾਤੇ ਮਤੰਗ ਜਰੇ ਜਰ ਸੰਗ ਅਨੂਪ ਉਤੰਗ ਸੁਰੰਗ ਸਵਾਰੇ ॥
ਕੋਟਿ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥
ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥
ਏਤੇ ਭਏ ਤੁ ਕਹਾ ਭਏ ਭੂਪਤਿ ਅੰਤ ਕੋ ਨਾਂਗੇ ਹੀ ਪਾਂਇ ਪਧਾਰੇ ॥੨॥

ਜੀਤ ਫਿਰੇ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥
ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯਰਾਜ ਹਜਾਰੇ ॥
ਭੂਤ ਭਵਿੱਖ ਭਵਾਨ ਕੇ ਭੂਪਤ ਕਉਨੁ ਗਨੈ ਨਹੀਂ ਜਾਤ ਬਿਚਾਰੇ ॥
ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥

ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੈ ॥
ਬੇਦ ਪੁਰਾਨ ਕਤੇਬ ਕੁਰਾਨ ਜਮੀਨ ਜਮਾਨ ਸਬਾਨ ਕੇ ਪੇਖੈ ॥
ਪਉਨ ਅਹਾਰ ਜਤੀ ਜਤ ਧਾਰ ਸਬੈ ਸੁ ਬਿਚਾਰ ਹਜਾਰ ਕ ਦੇਖੈ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥

ਸੁੱਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਗੁਮਾਨ ਭਰੇ ਮਨ ਮੈਂ ਕਰ ਪਰਬਤ ਪੰਖ ਹਲੇ ਨ ਹਲੈਂਗੇ ॥
ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥

ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨ ਨਿਦਾਨ ਚਲੈਂਗੇ ॥੫॥

ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥
 ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲੱਯਾ ॥
 ਗਾੜ੍ਹੇ ਗੜ੍ਹਾਨ ਕੇ ਤੋੜਨ ਹਾਰ ਸੁ ਬਾਤਨ ਹੀਂ ਚਕ ਚਾਰ ਲਵੱਯਾ ॥
 ਸਾਹਿਬ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵੱਯਾ ॥੬॥

ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥
 ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥
 ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥
 ਸਾਧ ਸਮੂਹ ਪ੍ਰਸੰਨ ਫਿਰੈਂ ਜਗ ਸੱਤ੍ਰ ਸਭੈ ਅਵਲੋਕ ਚਪੈਂਗੇ ॥੭॥

ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥
 ਕੋਟਿ ਇਸ਼ਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥
 ਬ੍ਰਹਮ ਮਹੇਸਰ ਬਿਸਨ ਸਚੀਪਤਿ ਅੰਤ ਫਸੇ ਜਮ ਫਾਸ ਪਰੈਂਗੇ ॥
 ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰੋਹਓ ਬਕ ਧਿਆਨ ਲਗਾਇਓ ॥
 ਨ੍ਰਾਤ ਫਿਰਿਓ ਲੀਏ ਸਾਤ ਸਮੁੰਦ੍ਰਿਨ ਲੋਕ ਗਯੋ ਪਰਲੋਕ ਗਵਾਇਓ ॥
 ਬਾਸੁ ਕੀਓ ਬਿਖਿਆਨ ਸੋਂ ਬੈਠ ਕੈ ਐਸੇ ਹੀ ਐਸ ਸੁ ਬੈਸ ਬਿਤਾਇਓ ॥
 ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥

ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗੁ ਗਰੇ ਲਟਕਾਇਓ ॥
 ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥
 ਕੋਊ ਬੁਤਾਨ ਕੋ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੋ ਪੂਜਨ ਧਾਇਓ ॥
 ਕੂਰ ਕ੍ਰਿਆ ਉਰਝਿਓ ਸਭਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥

ਤ੍ਵ ਪ੍ਰਸਾਦਿ ਸਵੱਯੇ

ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ ॥
 ਪੱਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥
 ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ ॥
 ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥

ਦਾਹਤ ਹੈ ਦੁਖ ਦੋਖਨ ਕੋ ਦਲ ਦੁੱਜਨ ਕੇ ਪਲ ਮੈ ਦਲਿ ਡਾਰੈ ॥
 ਖੰਡ ਅਖੰਡ ਪ੍ਰਚੰਡ ਪ੍ਰਹਾਰਨ ਪੂਰਨ ਪ੍ਰੇਮ ਕੀ ਪ੍ਰੀਤਿ ਸਭਾਰੈ ॥
 ਪਾਰ ਨ ਪਾਇ ਸਕੈ ਪਦਮਾਪਤਿ ਬੇਦ ਕਤੇਬ ਅਭੇਦ ਉਚਾਰੈ ॥
 ਰੋਜ ਹੀ ਰਾਜ ਬਿਲੋਕਤ ਰਾਜਿਕ ਰੋਖ ਰੂਹਾਨ ਕੀ ਰੋਜੀ ਨ ਟਾਰੈ ॥੨॥

ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ ॥
 ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਓ ਭਰਮਾਏ ॥
 ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥ ਨ ਆਏ ॥
 ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਓ ਕਿਨ ਸ੍ਰੀ ਪਦਮਾਪਤਿ ਪਾਏ ॥੩॥

ਆਦਿ ਅਨੰਤ ਅਗਾਧ ਅਦ੍ਰੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ ॥
 ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿੱਦ੍ਰ ਅਛੈ ਹੈ ॥
 ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ ॥
 ਦੀਨਦ ਇਆਲ ਦਇਆ ਕਰ ਸ੍ਰੀ ਪਤਿ ਸੁੰਦਰ ਸ੍ਰੀ ਪਦਮਾਪਤਿ ਏਹੈ ॥੪॥

ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥
 ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥
 ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈਹੈ ॥
 ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾਪਤਿ ਲੈਹੈ ॥੫॥

ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥

ਸਤ੍ਰੁ ਅਨੇਕ ਚਲਾਵਤ ਘਾਵ ਤਉ ਤਨਿ ਏਕ ਨ ਲਾਗਨ ਪਾਵੈ ॥
 ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੁਹ ਨ ਭੇਟਨ ਪਾਵੈ ॥
 ਔਰ ਕੀ ਬਾਤ ਕਹਾ ਕਹੋ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥

ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰ ਧਿਆਵੈ ॥
 ਭੂਮਿ ਅਕਾਸ ਪਤਾਲ ਰਸਾਤਲ ਜੱਛ ਭੁਜੰਗ ਸਭੈ ਸਿਰ ਨਿਆਵੈ ॥
 ਪਾਇ ਸਕੈ ਨਹੀ ਪਾਰ ਪ੍ਰਭਾਹੂ ਕੋ ਨੇਤ ਹੀ ਨੇਤਹ ਬੇਦ ਬਤਾਵੈ ॥
 ਖੋਜ ਥਕੇ ਸਭ ਹੀ ਖੁਜੀਆਸੁਰ ਹਾਰ ਪਰੇ ਹਰਿ ਹਾਥਿ ਨ ਆਵੈ ॥੭॥

ਨਾਰਦ ਸੇ ਚਤੁਰਾਨਨ ਸੇ ਰੁਮਨਾਰਿਖ ਸੇ ਸਭ ਹੂੰ ਮਿਲਿ ਗਾਇਓ ॥
 ਬੇਦ ਕਤੇਬ ਨ ਭੇਦ ਲਖਿਓ ਸਭ ਹਾਰ ਪਰੇ ਹਰਿ ਹਾਥਿ ਨ ਆਇਓ ॥
 ਪਾਇ ਸਕੈ ਨਹੀ ਪਾਰ ਉਮਾਪਤਿ ਸਿੱਧ ਸਨਾਥ ਸਨੰਤਨ ਧਿਆਇਓ ॥
 ਧਿਆਨ ਧਰੋ ਤਿਹ ਕੇ ਮਨ ਮੈਂ ਜਿਹ ਕੋ ਅਮਿਤੋਜਿ ਸਭੈ ਜਗ ਛਾਇਓ ॥੮॥

ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚਿਹਾਰੇ ॥
 ਭੇਦ ਨ ਪਾਇ ਸਕਿਓ ਅਨਭੇਦ ਕੋ ਖੇਦਤ ਹੈ ਅਨਛੇਦ ਪੁਕਾਰੇ ॥
 ਰਾਗ ਨ ਰੂਪ ਨ ਰੇਖ ਨ ਰੰਗ ਨ ਸਾਕ ਨ ਸੋਗ ਨ ਸੰਗਿ ਤਿਹਾਰੇ ॥
 ਆਦਿ ਅਨਾਦਿ ਅਗਾਧਿ ਅਭੇਖ ਅਦ੍ਵੈਖ ਜਪਿਓ ਤਿਨਹੀ ਕੁਲ ਤਾਰੇ ॥੯॥

ਤੀਰਥ ਕੋਟ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਤ ਧਾਰੇ ॥
 ਦੇਸ ਫਿਰਿਓ ਕਰ ਭੇਸ ਤਪੋ ਧਨ ਕੇਸ ਧਰੇ ਨ ਮਿਲੇ ਹਰਿ ਪਿਆਰੇ ॥
 ਆਸਨ ਕੋਟ ਕਰੇ ਅਸਟਾਂਗ ਧਰੇ ਬਹੁ ਨਿਆਸ ਕਰੇ ਮੁਖ ਕਾਰੇ ॥
 ਦੀਨ ਦਇਆਲ ਅਕਾਲ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੧੦॥

ਤੂ ਪ੍ਰਸਾਦਿ ॥ ਚੌਪਈ ॥

ਪ੍ਰਣਵੋ ਆਦਿ ਏਕੰਕਾਰਾ ॥ ਜਲ ਥਲ ਮਹੀਅਲ ਕੀਓ ਪਸਾਰਾ ॥
ਆਦਿ ਪੁਰਖ ਅਬਿਗਤ ਅਬਿਨਾਸੀ ॥ ਲੋਕ ਚਤ੍ਰਦਸ ਜੋਤਿ ਪ੍ਰਕਾਸੀ ॥੧॥

ਹਸਤ ਕੀਟ ਕੇ ਬੀਚ ਸਮਾਨਾ ॥ ਰਾਵ ਰੰਕ ਜਿਹ ਇਕ ਸਰ ਜਾਨਾ ॥
ਅਦੈ ਅਲਖ ਪੁਰਖ ਅਬਿਗਾਮੀ ॥ ਸਭ ਘਟ ਘਟ ਕੇ ਅੰਤਰਜਾਮੀ ॥੨॥

ਅਲਖ ਰੂਪ ਅਛੈ ਅਨਭੇਖਾ ॥ ਰਾਗ ਰੰਗ ਜਿਹ ਰੂਪ ਨ ਰੇਖਾ ॥
ਬਰਨ ਚਿਹਨ ਸਭਹੂੰ ਤੇ ਨਿਆਰਾ ॥ ਆਦਿ ਪੁਰਖ ਅਦੈ ਅਬਿਕਾਰਾ ॥੩॥

ਬਰਨ ਚਿਹਨ ਜਿਹ ਜਾਤਿ ਨ ਪਾਤਾ ॥ ਸੱਤ੍ਰ ਮਿੱਤ੍ਰ ਜਿਹ ਤਾਤ ਨ ਮਾਤਾ ॥
ਸਭ ਤੇ ਦੂਰਿ ਸਭਨ ਤੇ ਨੇਰਾ ॥ ਜਲ ਥਲ ਮਹੀਅਲਿ ਜਾਹਿ ਬਸੇਰਾ ॥੪॥

ਅਨਹਦ ਰੂਪ ਅਨਾਹਦ ਬਾਨੀ ॥ ਚਰਨ ਸਰਨ ਜਿਹ ਬਸਤ ਭਵਾਨੀ ॥
ਬ੍ਰਹਮਾ ਬਿਸਨ ਅੰਤੁ ਨਹੀ ਪਾਇਓ ॥ ਨੇਤ ਨੇਤ ਮੁਖ ਚਾਰ ਬਤਾਇਓ ॥੫॥

ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥ ਬ੍ਰਹਮਾ ਰੁਦ੍ਰ ਉਪਾਇ ਖਪਾਏ ॥
ਲੋਕ ਚੱਤ੍ਰ ਦਸ ਖੇਲ ਰਚਾਇਓ ॥ ਬਹੁਰਿ ਆਪ ਹੀ ਬੀਚ ਮਿਲਾਇਓ ॥੬॥

ਦਾਨਵ ਦੇਵ ਫਨਿੰਦ੍ਰ ਅਪਾਰਾ ॥ ਗੰਧ੍ਰਬ ਜਛ ਰਚੇ ਸੁਭਚਾਰਾ ॥
ਭੂਤ ਭਵਿਖ ਭਵਾਨ ਕਹਾਨੀ ॥ ਘਟ ਘਟ ਕੇ ਪਟ ਪਟ ਕੀ ਜਾਨੀ ॥੭॥

ਤਾਤ ਮਾਤ ਜਿਹ ਜਾਤ ਨ ਪਾਤਾ ॥ ਏਕ ਰੰਗ ਕਾਹੂ ਨਹੀ ਰਾਤਾ ॥
ਸਰਬ ਜੋਤਿ ਕੇ ਬੀਚ ਸਮਾਨਾ ॥ ਸਭਹੂੰ ਸਰਬ ਠੌਰ ਪਹਿਚਾਨਾ ॥੮॥

ਕਾਲ ਰਹਤ ਅਨਕਾਲ ਸਰੂਪਾ ॥ ਅਲਖ ਪੁਰਖ ਅਬਿਗਤ ਅਵਧੂਤਾ ॥
ਜਾਤ ਪਾਤ ਜਿਹ ਚਿਹਨ ਨ ਬਰਨਾ ॥ ਅਬਿਗਤ ਦੇਵ ਅਛੈ ਅਨਭਰਮਾ ॥੯॥

ਸਭ ਕੋ ਕਾਲ ਸਭਨ ਕੋ ਕਰਤਾ ॥ ਰੋਗ ਸੋਗ ਦੋਖਨ ਕੋ ਹਰਤਾ ॥
ਏਕ ਚਿਤ ਜਿਹ ਇਕ ਛਿਨ ਧਿਆਇਓ ॥ ਕਾਲ ਫਾਸ ਕੇ ਬੀਚ ਨ ਆਇਓ
॥੧੦॥

ਅਨੰਦੁ ਸਾਹਿਬ

ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੁ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥

ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
 ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
 ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
 ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
 ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
 ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
 ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
 ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
 ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
 ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
 ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
 ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
 ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
 ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
 ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
 ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
 ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
 ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
 ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥

ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
 ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
 ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
 ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥

ਭਗਤਾ ਕੀ ਚਾਲ ਨਿਰਾਲੀ ॥
 ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
 ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
 ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥
 ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
 ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
 ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
 ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
 ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
 ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

ਏਹੁ ਸੋਹਿਲਾ ਸਬਦੁ ਸੁਹਾਵਾ ॥
 ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
 ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
 ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
 ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
 ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
 ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥

ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
 ਕਹੈ ਨਾਨਕੁ ਸੇ ਪਵਿਤੁ ਜਿਨੀ
 ਗੁਰਮੁਖਿ ਹਰਿ ਹਰਿ ਧਿਆਇਆ ॥੧੭॥

ਕਰਮੀ ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ ॥
 ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
 ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
 ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
 ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

ਜੀਅਹੁ ਮੈਲੇ ਬਾਹਰਹੁ ਨਿਰਮਲ ॥
 ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੁਐ ਹਾਰਿਆ ॥
 ਏਹੁ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
 ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
 ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ
 ਤਿਨੀ ਜਨਮੁ ਜੁਐ ਹਾਰਿਆ ॥੧੯॥

ਜੀਅਹੁ ਨਿਰਮਲ ਬਾਹਰਹੁ ਨਿਰਮਲ ॥
 ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
 ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
 ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
 ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
 ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
 ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
 ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥
 ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥
 ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥
 ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥
 ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
 ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
 ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
 ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
 ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
 ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥
 ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥
 ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੁ ਨ ਜਾਣੀ ॥
 ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥
 ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥
 ਸਬਦੁ ਰਤੰਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥
 ਸਬਦੁ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥
 ਆਪੇ ਹੀਰਾ ਰਤੰਨੁ ਆਪੇ ਜਿਸ ਨੋ ਦੇਇ ਬੁਝਾਇ ॥
 ਕਹੈ ਨਾਨਕੁ ਸਬਦੁ ਰਤੰਨੁ ਹੈ ਹੀਰਾ ਜਿਤੁ ਜੜਾਉ ॥੨੫॥

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
 ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥
 ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥
 ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥
 ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

ਸਿਮ੍ਰਿਤਿ ਸਾਸਤ੍ਰੁ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥
 ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥
 ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥
 ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ
 ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ
 ਜਾਗਤ ਰੈਣਿ ਵਿਹਾਣੀ ॥੨੭॥

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ
 ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥
 ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥
 ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥
 ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥
 ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥
 ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥
 ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥
 ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥
 ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ
 ਤਿਨੀ ਵਿਚੇ ਮਾਇਆ ਪਾਇਆ ॥੨੯॥

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥
 ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥
 ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥
 ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥
 ਹਰਿ ਆਪਿ ਅਮੁਲਕੁ ਹੈ
 ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥

ਹਰਿ ਰਾਸਿ ਮੇਰੀ ਮਨੁ ਵਣਜਾਰਾ ॥
 ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥
 ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥
 ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥
 ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
 ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
 ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
 ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
 ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ
 ਤਾ ਤੂ ਜਗ ਮਹਿ ਆਇਆ ॥
 ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥
 ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
 ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥
 ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ
 ਮਹਿ ਆਇਆ ॥੩੩॥

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥
 ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥
 ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥
 ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥
 ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥
 ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ
 ਕਿਆ ਤੁਧੁ ਕਰਮ ਕਮਾਇਆ ॥
 ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
 ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
 ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
 ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ
 ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

ਏ ਨੇਤ੍ਰੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ
 ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
 ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ
 ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ
 ਹਰਿ ਬਿਨੁ ਅਵਰੁ ਨ ਕੋਈ ॥
 ਕਹੈ ਨਾਨਕੁ ਏਹਿ ਨੇਤ੍ਰੁ ਅੰਧ ਸੇ
 ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥

ਏ ਸ੍ਰਵਣੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
 ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
 ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
 ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥

ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰੁ ਹੋਵਹੁ
ਸਾਚੈ ਸੁਨਣੈ ਨੋ ਪਠਾਏ ॥੩੭॥

ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
ਵਜਾਇਆ ਵਾਜਾ ਪਉਣੁ ਨਉ ਦੁਆਰੇ ਪਰਗਟੁ ਕੀਏ
ਦਸਵਾ ਗੁਪਤੁ ਰਖਾਇਆ ॥
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
ਕਹੈ ਨਾਨਕੁ ਹਰਿ ਪਿਆਰੈ ਜੀਉ
ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥

ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
ਸਚੇ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

ਰਹਰਾਸਿ ਸਾਹਿਬ

ਸੋ ਦਰੁ ਰਾਗੁ ਆਸਾ ਮਹਲਾ ੧
ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
 ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
 ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
 ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
 ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
 ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
 ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
 ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
 ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
 ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
 ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
 ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
 ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
 ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
 ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
 ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
 ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
 ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
 ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
 ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
 ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
 ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

ਆਸਾ ਮਹਲਾ ੧ ॥
 ਸੁਣਿ ਵਡਾ ਆਖੈ ਸਭੁ ਕੋਇ ॥
 ਕੇਵਡੁ ਵਡਾ ਡੀਠਾ ਹੋਇ ॥
 ਕੀਮਤਿ ਪਾਇ ਨ ਕਹਿਆ ਜਾਇ ॥
 ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
 ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
 ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
 ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
 ਸਭ ਕੀਮਤਿ ਮਿਲਿ ਕੀਮਤਿ ਪਾਈ ॥
 ਗਿਆਨੀ ਧਿਆਨੀ ਗੁਰ ਗੁਰਹਾਈ ॥
 ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
 ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
 ਸਿਧਾ ਪੁਰਖਾ ਕੀਆ ਵਡਿਆਈਆ ॥
 ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
 ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
 ਆਖਣ ਵਾਲਾ ਕਿਆ ਵੇਚਾਰਾ ॥
 ਸਿਫਤੀ ਭਰੇ ਤੇਰੇ ਭੰਡਾਰਾ ॥
 ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
 ਨਾਨਕ ਸਚੁ ਸਵਾਰਣਹਾਰਾ ॥੪॥੨॥

ਆਸਾ ਮਹਲਾ ੧ ॥
 ਆਖਾ ਜੀਵਾ ਵਿਸਰੈ ਮਰਿ ਜਾਉ ॥
 ਆਖਣਿ ਅਉਖਾ ਸਾਚਾ ਨਾਉ ॥
 ਸਾਚੇ ਨਾਮ ਕੀ ਲਾਗੈ ਭੂਖ ॥
 ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
 ਸੋ ਕਿਉ ਵਿਸਰੈ ਮੇਰੀ ਮਾਇ ॥
 ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥

ਸਾਚੇ ਨਾਮ ਕੀ ਤਿਲੁ ਵਡਿਆਈ ॥
 ਆਖਿ ਥਕੇ ਕੀਮਤਿ ਨਹੀ ਪਾਈ ॥
 ਜੇ ਸਭਿ ਮਿਲਿ ਕੈ ਆਖਣ ਪਾਹਿ ॥
 ਵਡਾ ਨ ਹੋਵੈ ਘਾਟਿ ਨ ਜਾਇ ॥੨॥
 ਨਾ ਓਹੁ ਮਰੈ ਨ ਹੋਵੈ ਸੋਗੁ ॥
 ਦੇਦਾ ਰਹੈ ਨ ਚੂਕੈ ਭੋਗੁ ॥
 ਗੁਣੁ ਏਹੋ ਹੋਰੁ ਨਾਹੀ ਕੋਇ ॥
 ਨਾ ਕੋ ਹੋਆ ਨਾ ਕੋ ਹੋਇ ॥੩॥
 ਜੇਵਡੁ ਆਪਿ ਤੇਵਡ ਤੇਰੀ ਦਾਤਿ ॥
 ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
 ਖਸਮੁ ਵਿਸਾਰਹਿ ਤੇ ਕਮਜਾਤਿ ॥
 ਨਾਨਕ ਨਾਵੈ ਬਾਝੁ ਸਨਾਤਿ ॥੪॥੩॥

ਰਾਗੁ ਗੁਜਰੀ ਮਹਲਾ ੪ ॥
 ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
 ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
 ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
 ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ
 ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
 ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
 ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ
 ਮਿਲਿ ਸੰਗਤਿ ਗੁਣ ਪਰਗਾਸਿ ॥੨॥
 ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
 ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
 ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ
 ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
 ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ

ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

ਰਾਗੁ ਗੁਜਰੀ ਮਹਲਾ ੫ ॥

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
 ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
 ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ
 ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
 ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
 ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
 ਉਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
 ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
 ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
 ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ
 ॥੪॥੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
 ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
 ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
 ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
 ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
 ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
 ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
 ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
 ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
 ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
 ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ
 ਤਿਨ ਤੂਟੀ ਜਮ ਕੀ ਫਾਸੀ ॥
 ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ
 ਤਿਨ ਕਾ ਭਉ ਸਭੁ ਗਵਾਸੀ ॥
 ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
 ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ
 ਜਨੁ ਨਾਨਕੁ ਤਿਨ ਬਲਿ ਜਾਸੀ ॥੩॥
 ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
 ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
 ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ
 ਤਪੁ ਤਾਪਹਿ ਜਪਹਿ ਬੇਅੰਤਾ ॥
 ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ
 ਕਰਿ ਕਿਰਿਆ ਖਟੁ ਕਰਮ ਕਰੰਤਾ ॥
 ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ
 ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
 ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
 ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
 ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
 ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

ਆਸਾ ਮਹਲਾ ੪ ॥

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
 ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
 ਸਭ ਤੇਰੀ ਤੂੰ ਸਭਨੀ ਧਿਆਇਆ ॥
 ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
 ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
 ਤੂੰ ਦਰੀਆਉ ਸਭ ਤੁਝ ਹੀ ਮਾਹਿ ॥
 ਤੁਝ ਬਿਨੁ ਦੂਜਾ ਕੋਈ ਨਾਹਿ ॥
 ਜੀਅ ਜੰਤ ਸਭਿ ਤੇਰਾ ਖੇਲੁ ॥
 ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
 ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
 ਹਰਿ ਗੁਣ ਸਦ ਹੀ ਆਖਿ ਵਖਾਣੈ ॥
 ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
 ਸਹਜੇ ਹੀ ਹਰਿ ਨਾਮਿ ਸਮਾਇਆ ॥੩॥
 ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
 ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
 ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
 ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

ਆਸਾ ਮਹਲਾ ੧ ॥

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
 ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
 ਮਨ ਏਕੁ ਨ ਚੇਤਸਿ ਮੂੜ ਮਨਾ ॥
 ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
 ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
 ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

ਆਸਾ ਮਹਲਾ ੫ ॥

ਭਈ ਪਰਾਪਤਿ ਮਾਨੁਖ ਦੇਹੁਰੀਆ ॥
 ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
 ਅਵਰਿ ਕਾਜ ਤੇਰੈ ਕਿਤੈ ਨ ਕਾਮ ॥
 ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

ਸਰੰਜਾਮਿ ਲਾਗੁ ਭਵਜਲ ਤਰਨ ਕੈ ॥
 ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
 ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
 ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
 ਕਹੁ ਨਾਨਕ ਹਮ ਨੀਚ ਕਰੰਮਾ ॥
 ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

ਪਾ: ੧੦ ਕਬਿਯੋਬਾਚ ਬੇਨਤੀ ॥ ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
 ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥

ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
 ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੨॥

ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੋ ਆਜ ਸੰਘਰਿਯੈ ॥
 ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥੩॥

ਤੁਮਹਿ ਛਾਡਿ ਕੋਈ ਅਵਰ ਨ ਧਿਯਾਉਂ ॥ ਜੋ ਬਰ ਚਾਹੋਂ ਸੁ ਤੁਮ ਤੇ ਪਾਉਂ ॥
 ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰੁ ਹਮਾਰੇ ਮਾਰੀਅਹਿ ॥੪॥

ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
 ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੁ ਕਰਿਯਹੁ ਰੱਛਾ ॥੫॥

ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
 ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥

ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵਜੁ ਅਵਤਰਾ ॥

ਕਾਲ ਪਾਇ ਕਰਿ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੭॥

ਜਵਨ ਕਾਲ ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ ਜੂ ਥੀਓ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੮॥

ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੯॥

ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਯੋ ॥ ਸੱਤੁਨ ਕੋ ਪਲ ਮੋ ਬਧ ਕੀਯੋ ॥੧੦॥

ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੧੧॥

ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ ਕੇ ਪਟ ਪਟ ਕੀ ਜਾਨੈਂ ॥੧੨॥

ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪਨੀ ਬੁਝ ਉਚਾਰੈ ॥
ਤੁਮ ਸਭਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥੧੪॥

ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜੁ ਉਚਾਰਤ ਭੇਦਾ ॥ ਜਾਕੋ ਭੇਵ ਨ ਪਾਵਤ ਬੇਦਾ ॥੧੫॥

ਤਾਕੋ ਕਰਿ ਪਾਹਨ ਅਨੁਮਾਨਤ ॥ ਮਹਾਂ ਮੂੜੁ ਕਛੁ ਭੇਦ ਨ ਜਾਨਤ ॥
ਮਹਾਦੇਵ ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥

ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹੁ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥

ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧੮॥

ਕਹੂੰ ਫੂਲਿ ਰਾਜਾ ਹੈ ਬੈਠਾ ॥ ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥

ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੨੦॥

ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹੈ ਮਰੇ ॥
ਪੁਰਖ ਜਵਨ ਪਗ ਪਰੇ ਤਿਹਾਰੇ ॥ ਤਿਨਕੇ ਤੁਮ ਸੰਕਟ ਸਭ ਟਾਰੇ ॥੨੧॥

ਜੋ ਕਲਿ ਕੋ ਇਕ ਬਾਰ ਧਿਐ ਹੈ ॥ ਤਾਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸ਼ਟ ਅਰਿਸਟ ਟਰੇਂ ਤਤਕਾਲਾ ॥੨੨॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮੋ ਹਰਿਹੋ ॥
ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ ਛਾਹ ਛੈ ਸਕੈ ਨ ਕੋਈ ॥੨੩॥

ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੨੪॥

ਖੜਗ ਕੇਤ ਮੈ ਸਰਣਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੨੫॥

ਸੁਯਾ ॥

ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨਯੋ ॥
 ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
 ਸਿੰਮ੍ਰਿਤ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕ ਨ ਜਾਨਯੋ ॥
 ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥

ਦੋਹਰਾ ॥

ਸਗਲ ਦੁਆਰ ਕਉ ਛਾਡਿਕੈ ਗਹਿਓ ਤੁਹਾਰੋ ਦੁਆਰ ॥
 ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥

ਰਾਮਕਲੀ ਮਹਲਾ ੩ ਅਨੰਦੁ

ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
 ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
 ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
 ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
 ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
 ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
 ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
 ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
 ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
 ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
 ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
 ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥

ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

ਮੁੰਦਾਵਣੀ ਮਹਲਾ ੫ ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥

ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥

ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥

ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥

ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

ਸਲੋਕ ਮਹਲਾ ੫ ॥

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥

ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥

ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

ਅਰਦਾਸ

ੴ ਵਾਹਿਗੁਰੂ ਜੀ ਕੀ ਫਤਹਿ ॥
ਸ੍ਰੀ ਭਗੋਤੀ ਜੀ ਸਹਾਇ ॥
ਵਾਰ ਸ੍ਰੀ ਭਗੋਤੀ ਜੀ ਕੀ ਪਾਤਸ਼ਾਹੀ ੧੦॥

ਪ੍ਰਿਥਮ ਭਗੋਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਿਗੋਬਿੰਦ ਨੋ ਸਿਮਰੋ ਸ੍ਰੀ ਹਰਿਰਾਇ ॥
ਸ੍ਰੀ ਹਰਿਕਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥

ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਈਂ ਹੋਇ ਸਹਾਇ
॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ
ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ॥

ਪੰਜਾ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ,
ਜਪੀਆਂ, ਤਪੀਆਂ, ਜਿਨ੍ਹਾਂ ਨਾਮ ਜੱਪਿਆ, ਵੰਡ ਛਕਿਆ, ਦੇਗ ਚਲਾਈ, ਤੇਗ
ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ
ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ, ਬੋਲੋ ਜੀ ਵਾਹਿਗੁਰੂ ॥

ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿਤੇ, ਬੰਦ ਬੰਦ ਕਟਾਏ,
ਖੋਪਰੀਆਂ ਲੁਹਾਈਆਂ, ਚਰਖੜੀਆਂ ਤੇ ਚੜ੍ਹੇ, ਆਰਿਆਂ ਨਾਲ ਚਿਰਾਏ ਗਏ,
ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ
ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ
ਧਿਆਨ ਧਰ ਕੇ, ਖਾਲਸਾ ਜੀ, ਬੋਲੋ ਜੀ ਵਾਹਿਗੁਰੂ ॥

ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ
॥ ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ

ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿਤ ਆਵਨ ਕਾ ਸਦਕਾ ਸਰਬ
ਸੁਖ ਹੋਵੇ ॥ ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ,
ਦੇਗ ਤੇਗ ਫਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ,
ਖਾਲਸੇ ਜੀ ਕੇ ਬੋਲ ਬਾਲੇ, ਬੋਲੇ ਜੀ ਵਾਹਿਗੁਰੂ ॥

ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ
ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ, ਸ੍ਰੀ ਅੰਮ੍ਰਿਤਸਰ ਜੀ ਦੇ
ਇਸ਼ਨਾਨ, ਚੌਂਕੀਆਂ, ਝੰਡੇ, ਬੁੰਗੇ ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੇ
ਜੀ ਵਾਹਿਗੁਰੂ ॥

ਸਿੱਖਾਂ ਦਾ ਮਨ ਨੀਵਾਂ ਮੱਤ ਉੱਚੀ, ਮੱਤ ਦਾ ਰਾਖਾ ਅਕਾਲ ਪੁਰਖ ਵਾਹਿਗੁਰੂ ॥
ਹੇ ਅਕਾਲ ਪੁਰਖ ਦੀਨ ਦਿਆਲ, ਕਰਨ ਕਾਰਨ, ਪਤਿਤ ਪਾਵਨ ਕ੍ਰਪਾ ਨਿਧਾਨ
ਜੀ, ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ ॥ ਸ੍ਰੀ ਨਨਕਾਣਾ ਸਾਹਿਬ
ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ,
ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ, ਖਾਲਸਾ ਜੀ ਨੂੰ ਬਖਸ਼ੋ ॥

ਹੇ ਨਿਮਾਣਿਆ ਦੇ ਮਾਣ ਨਿਤਾਣਿਆ ਦੇ ਤਾਣ, ਨਿਓਟਿਆਂ ਦੀ ਓਟ, ਸਚੇ
ਪਿਤਾ, ਵਾਹਿਗੁਰੂ, ਆਪ ਦੇ ਹਜ਼ੂਰ.....ਦੀ ਅਰਦਾਸ ਹੈ
ਜੀ ॥ ਅਖਰ ਦਾ ਵਾਧਾ ਘਾਟਾ ਭੁਲ ਚੁਕ ਮਾਫ਼ ਕਰਨੀ ਜੀ ॥ ਸਰਬੱਤ ਦੇ
ਕਾਰਜ ਰਾਸ ਕਰਨੇ ॥ ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿੱਤ
ਆਵੇ ॥ ਨਾਨਕ ਨਾਮ ਚੜ੍ਹਦੀ ਕਲਾ ॥ ਤੇਰੇ ਭਾਣੇ ਸਰਬੱਤ ਦਾ ਭਲਾ ॥

ਵਾਹਿਗੁਰੂ ਜੀ ਕਾ ਖਾਲਸਾ ॥

ਵਾਹਿਗੁਰੂ ਜੀ ਕੀ ਫ਼ਤਹਿ ॥

ਸੋਹਿਲਾ

ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

ਰਾਗੁ ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰੁ ਗੁਰੁ ਏਕੋ ਵੇਸ ਅਨੇਕ ॥੧॥
ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥
ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
ਸੂਰਜੁ ਏਕੋ ਰੁਤਿ ਅਨੇਕ ॥
ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥

ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥

ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
 ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥
 ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
 ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥
 ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ
 ਸਹਸ ਤਵ ਗੰਧ ਇਵ ਚਲਤ ਮੋਹੀ ॥੨॥
 ਸਭ ਮਹਿ ਜੋਤਿ ਜੋਤਿ ਹੈ ਸੋਇ ॥
 ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
 ਗੁਰ ਸਾਖੀ ਜੋਤਿ ਪਰਗਟੁ ਹੋਇ ॥
 ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
 ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥
 ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ
 ॥੪॥੩॥

ਰਾਗੁ ਗਉੜੀ ਪੂਰਬੀ ਮਹਲਾ ੪ ॥
 ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
 ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
 ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
 ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
 ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
 ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
 ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
 ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
 ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
 ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

ਰਾਗੁ ਗਉੜੀ ਪੂਰਬੀ ਮਹਲਾ ੫ ॥
 ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
 ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
 ਅਉਧ ਘਟੈ ਦਿਨਸੁ ਰੈਣਾਰੇ ॥
 ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
 ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
 ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
 ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
 ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
 ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
 ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

ਬਾਰਹ ਮਾਹਾ

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥
ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
ਪ੍ਰਭ ਸੁਆਮੀ ਕੰਤ ਵਿਹੁਣੀਆ ਮੀਤ ਸਜਣ ਸਭਿ ਜਾਮ ॥
ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥
ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
ਜਿਨੀ ਰਾਵਿਆ ਸੋ ਪ੍ਰਭੁ ਤਿੰਨਾ ਭਾਗੁ ਮਣਾ ॥
ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
ਚੇਤਿ ਮਿਲਾਏ ਸੋ ਪ੍ਰਭੁ ਤਿਸ ਕੈ ਪਾਇ ਲਗਾ ॥੨॥

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥

ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
 ਪੁਤ੍ਰ ਕਲਤ੍ਰੁ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
 ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
 ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
 ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
 ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
 ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
 ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
 ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
 ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
 ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
 ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
 ਜੋ ਪ੍ਰਭਿ ਕੀਤੇ ਆਪਣੇ ਸੋਈ ਕਹੀਅਹਿ ਧੰਨਿ ॥
 ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
 ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
 ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

ਆਸਾਤੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
 ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
 ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
 ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
 ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
 ਜਿਨ ਕੋ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥

ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥

ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
ਆਸਾਤੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥

ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
 ਜਿੰਨੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
 ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੁ ਲੜਿ ਲਾਇ ॥
 ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
 ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
 ਅਸੁ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
 ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗੁ ॥
 ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗੁ ॥
 ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗੁ ॥
 ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜੁ ॥
 ਕੀਤਾ ਕਿਛੁ ਨ ਹੋਵਈ ਲਿਖਿਆ ਧੁਰਿ ਸੰਜੋਗੁ ॥
 ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗੁ ॥
 ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚੁ ॥
 ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚੁ ॥੯॥

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹੁ ॥
 ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹੁ ॥
 ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹੁ ॥
 ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹੁ ॥
 ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹੁ ॥
 ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹੁ ॥
 ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹੁ ॥
 ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹੁ ॥
 ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹੁ ॥੧੦॥

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
 ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
 ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
 ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
 ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
 ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
 ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
 ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
 ਪੋਖੁ ਸੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
 ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
 ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
 ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
 ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
 ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
 ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
 ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
 ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥
 ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
 ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥
 ਇਛੁ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
 ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥

ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥
 ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥
 ਸੰਸਾਰ ਸਾਗਰ ਤੇ ਰਖਿਅਨੁ
 ਬਹੁੜਿ ਨ ਜਨਮੈ ਧਾਇ ॥
 ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥
 ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
 ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥
 ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥
 ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥
 ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥
 ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥
 ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥
 ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥